



ਦਫਤਰ ਜਿਲਾ ਮੈਜਿਸਟਰੇਟ, ਜਲੰਧਰ
Office of the District Magistrate
Jalandhar (Punjab)

No.
Date

Phone :0181-2224783(O)
:0181-2459664(R)
Fax: :0181-2224727
Email: dc.jal@punjabmail.gov.in

ਹੁਕਮ

ਕੋਵਿਡ-19 (ਕਰੋਨਾ ਵਾਇਰਸ) ਵਾਇਰਸ ਵੱਲੋਂ ਪੂਰੇ ਵਿਸ਼ਵ ਵਿੱਚ ਦਹਿਸ਼ਤ ਫੈਲਾਈ ਹੈ। ਜਿਸ ਨੂੰ ਸਰਕਾਰ ਵੱਲੋਂ ਵੀ ਮਹਾਂਮਾਰੀ ਬਿਮਾਰੀ ਘੋਸ਼ਿਤ ਕੀਤਾ ਜਾ ਚੁੱਕਾ ਹੈ ਅਤੇ ਇਸ ਨੇ ਆਪਣੇ ਪੈਰ ਭਾਰਤ ਵਿੱਚ ਵੀ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜਿਸ ਦੀ ਰੋਕਥਾਮ ਕਰਨੀ ਬਹੁਤ ਜ਼ਰੂਰੀ ਹੋ ਚੁੱਕੀ ਹੈ।

ਇਸ ਸਬੰਧੀ ਇਸ ਦਫਤਰ ਦੇ ਪੱਤਰ ਨੰ 3062-85/ ਐਮ.ਸੀ.-4/ਐਮ.ਏ ਮਿਤੀ 23-03-2020 ਰਾਂਹੀ ਜਿਲ੍ਹਾ ਜਲੰਧਰ ਵਿੱਚ ਕਰਫਿਊ ਲਾਗੂ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ। ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਸ ਦਫਤਰ ਦੇ ਪੱਤਰ ਨੰ 6193-6210/ਐਮ.ਸੀ.-4/ਐਮ.ਏ ਮਿਤੀ 16-04-2020 ਰਾਂਹੀ Retailer/Wholesaler ਕੈਮਿਸਟਾਂ ਨੂੰ ਛੋਟ ਦਿੱਤੀ ਗਈ ਸੀ। ਇਹਨਾਂ ਹੁਕਮਾਂ ਵਿੱਚ ਲੋਕਾਂ ਦੀ ਸਿਹਤ ਅਤੇ ਲੋੜਾਂ ਨੂੰ ਮੁੱਖ ਰੱਖਦੇ ਹੋਏ ਹੇਠ ਲਿਖੇ ਅਨੁਸਾਰ ਅੰਸ਼ਿਕ ਸੇਵਾ ਕੀਤੀ ਜਾਂਦੀ ਹੈ:-

1. ਜਿਲ੍ਹਾ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਹੋਲਸੇਲ ਕੈਮਿਸਟਾਂ(Wholesale Chemists) ਅਤੇ ਰਿਟੇਲਰ ਕੈਮਿਸਟਾਂ (Retailer Chemists) ਦੀਆਂ ਦੁਕਾਨਾਂ ਸਵੇਰੇ 07.00 ਵਜੇ ਤੋਂ ਦੁਪਿਹਰ ਬਾਅਦ 03.00 ਵਜੇ ਤੱਕ ਖੁਲ੍ਹੀਆਂ ਰਹਿਣਗੀਆਂ।
2. ਇਹਨਾਂ ਦੁਕਾਨਾਂ ਤੇ ਦਵਾਈ ਲੈਣ ਲਈ ਸਿਰਫ ਐਮਰਜੈਂਸੀ ਦੌਰਾਨ ਇਕ ਪਰਿਵਾਰ ਤੋਂ ਸਿਰਫ ਇੱਕ ਵਿਅਕਤੀ ਹੀ ਜਾ ਸਕਦਾ ਹੈ, ਪਰੰਤੂ ਸ਼ਰਤ ਇਹ ਹੋਵੇਗੀ ਕਿ ਉਹ ਦਵਾਈ ਲੈਣ ਪੈਦਲ ਜਾਵੇਗਾ, ਉਸ ਨੂੰ ਕੋਈ ਵੀ ਵਹੀਕਲ ਵਰਤਨ ਦੀ ਮਨਾਹੀ ਹੋਵੇਗੀ।
3. ਜਦੋਂ ਇਹ ਵਿਅਕਤੀ ਦਵਾਈ ਲੈਣ ਜਾਂਦਾ ਹੈ ਤਾਂ ਉਸ ਪਾਸ ਡਾਕਟਰ ਦੀ ਲਿਖੀ ਹੋਈ ਪਰਚੀ (Prescription) ਹੋਣੀ ਲਾਜ਼ਮੀ ਹੋਵੇਗੀ।
4. ਇਹ ਦੁਕਾਨਾਂ ਤੇ ਦਵਾਈ ਵੇਚਦੇ ਸਮੇਂ ਹਰ ਦੁਕਾਨਦਾਰ ਇਹ ਯਕੀਨੀ ਬਣਾਏਗਾ ਕਿ ਦੁਕਾਨ ਦੇ ਬਾਹਰ ਚਿੱਟੇ ਰੰਗ ਦੇ ਗੋਲੇ ਬਣਾਏ ਗਏ ਹੋਣ ਤਾਂ ਜੋ ਸਮਾਜਿਕ ਦੂਰੀ (Social Distance) ਸਬੰਧੀ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਘੱਟੋ-ਘੱਟ 2 ਵਿਅਕਤੀਆਂ ਵਿਚਕਾਰ 2 ਮੀਟਰ ਦਾ ਫਾਸਲਾ ਰੱਖਿਆ ਜਾਵੇ ਤਾਂ ਜੋ ਕਰੋਨਾ ਵਾਇਰਸ ਦੀ ਬਿਮਾਰੀ ਨਾ ਫੈਲ ਸਕੇ। ਸਾਰੇ ਦੁਕਾਨਦਾਰ ਮਾਸਕ ਅਤੇ ਸੈਨੀਟਾਈਜ਼ਰ ਦਾ ਇਸਤੇਮਾਲ ਕਰਨਾ ਅਤੇ ਸਮੇਂ-ਸਮੇਂ ਤੇ ਕੋਵਿਡ-19 ਸਬੰਧੀ ਪ੍ਰਾਪਤ ਹੋਈਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਗੇ।
5. ਇਸ ਦੌਰਾਨ ਸਿਹਤ ਵਿਭਾਗ ਦੀਆਂ ਡਰੱਗ ਸਬੰਧੀ ਹਦਾਇਤਾਂ ਅਤੇ ਕੋਵਿਡ-19 ਤੋਂ ਬਚਣ ਸਬੰਧੀ ਅਹਿਤਿਆਤ (Precautions) ਦੀਆਂ ਹਦਾਇਤਾਂ ਨੂੰ ਲਾਗੂ ਕਰਾਉਣ ਦੀ ਜਿਮੇਵਾਰੀ ਜੇਨਲ ਲਾਈਲੈਂਸਿੰਗ ਅਥਾਰਟੀ (ਡਰਗਜ਼) ਦੀ ਹੋਵੇਗੀ ਅਤੇ ਸੁਰੱਖਿਆ ਸਬੰਧੀ ਇੰਤਜਾਮ ਕਰਨ ਦੀ ਡਿਊਟੀ ਕਮਿਸ਼ਨਰ ਆਫ ਪੁਲਿਸ/ਸੀਨੀਅਰ ਪੁਲਿਸ ਕਪਤਾਨ (ਦਿਹਾਤੀ), ਜਲੰਧਰ ਦੀ ਹੋਵੇਗੀ।
6. ਮਰੀਜ਼ਾਂ ਵੱਲੋਂ ਸਿਰਫ ਰਿਟੇਲਰ ਪਾਸੋਂ ਹੀ ਦਵਾਈਆਂ ਖਰੀਦ ਕੀਤੀਆਂ ਜਾ ਸਕਦੀਆਂ ਹਨ। ਕਿਸੇ ਵੀ ਹੋਲ ਸੇਲਰ ਦੀ ਦੁਕਾਨ ਤੋਂ ਮਰੀਜ਼ ਸਿੱਧਾ ਦਵਾਈ ਦੀ ਖਰੀਦ ਨਹੀਂ ਕਰੇਗਾ। ਹੋਲ ਸੇਲਰ ਦੀਆਂ ਦੁਕਾਨਾਂ ਤੋਂ ਸਿਰਫ ਰਿਟੇਲਰਾਂ ਨੂੰ ਦਵਾਈਆਂ ਵੇਚੀਆਂ ਜਾਣਗੀਆਂ ਤਾਂ ਜੋ ਮਰੀਜ਼ਾਂ ਦੀ ਭੀੜ ਨਾ ਲਗੇ।
7. ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਡਾਕਟਰ ਵੱਲੋਂ ਲਿਖੀ ਗਈ ਪਰਚੀ ਅਨੁਸਾਰ ਆਨਲਾਈਨ ਦਵਾਈਆਂ ਦੀ ਡਲਿਵਰੀ ਘਰੇ-ਘਰੀ ਕੀਤੀ ਜਾ ਸਕਦੀ ਹੈ ਬਸ਼ਰਤ ਕਿ ਇਸ ਨਾਲ ਕਿਸੇ ਡਰੱਗ ਕਾਨੂੰਨ ਦੀ ਉਲੰਘਣਾ ਨਾ ਹੁੰਦੀ ਹੋਵੇ।



ਕੇਂਦਰ ਅਤੇ ਰਾਜ ਸਰਕਾਰ ਵੱਲੋਂ ਕੋਵਿਡ-19 ਨੂੰ ਮਹਾਂਮਾਰੀ ਘੋਸ਼ਿਤ ਕਰਕੇ National Disaster Management Act, 2005 ਨੂੰ Invoke ਕੀਤਾ ਜਾ ਚੁੱਕਾ ਹੈ। ਇਸ ਲਈ ਇਹ ਆਰਡਰ ਲੋਕ ਹਿੱਤ ਨੂੰ ਧਿਆਨ ਵਿੱਚ ਰਖਦੇ ਹੋਏ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਪਾਸ ਕੀਤਾ ਜਾ ਰਿਹਾ ਹੈ।

ਜਿਲ੍ਹਾ ਮੈਜਿਸਟਰੇਟ
ਜਲੰਧਰ



ਦਫਤਰ ਜਿਲਾ ਮੈਜਿਸਟਰੇਟ, ਜਲੰਧਰ
Office of the District Magistrate
Jalandhar (Punjab)

No.
Date


Phone :0181-2224783(O)
:0181-2459664(R)
Fax: :0181-2224727
Email: dc.jal@punjabmail.gov.in

ਪਿੱਠ ਅੰਕਣ ਨੰ. 8347-8365

ਐਮ.ਸੀ.4/ਐਮ.ਏ ਮਿਤੀ- 12-05-2020

ਇਸ ਦਾ ਇਕ ਉਤਾਰਾ ਹੇਠ ਦਰਜ ਨੂੰ ਸੂਚਨਾ ਅਤੇ ਲੋੜੀਂਦੀ ਕਾਰਵਾਈ ਹਿੱਤ ਭੇਜਿਆ ਜਾਂਦਾ ਹੈ-

1. ਮੁੱਖ ਸਕੱਤਰ, ਪੰਜਾਬ ਸਰਕਾਰ, ਚੰਡੀਗੜ੍ਹ
2. ਪ੍ਰਮੁੱਖ ਸਕੱਤਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਚੰਡੀਗੜ੍ਹ, ਪੰਜਾਬ
3. ਕਮਿਸ਼ਨਰ ਜਲੰਧਰ ਮੰਡਲ, ਜਲੰਧਰ
4. ਕਮਿਸ਼ਨਰ ਆਫ ਪੁਲਿਸ ਜਲੰਧਰ ਅਤੇ ਸੀਨੀਅਰ ਪੁਲਿਸ ਕਪਤਾਨ (ਦਿਹਾਤੀ) ਜਲੰਧਰ
5. ਸਮੂਹ ਉਪ ਮੰਡਲ ਮੈਜਿਸਟਰੇਟ, ਜਿਲ੍ਹਾ ਜਲੰਧਰ।
6. ਜਿਲ੍ਹਾ ਲੋਕ ਸਪੰਰਕ ਅਫਸਰ, ਜਲੰਧਰ
7. ਜੇਨਲ ਲਾਇਸੈਂਸਿੰਗ ਅਥਾਰਟੀ (ਡਰਗਜ਼), ਜਲੰਧਰ
8. ਸੁਪਰਡੰਟ ਗਰੇਡ-1, ਪੀ.ਏ. ਟੂ ਡੀ.ਐਮ., ਸਟੈਨੇ ਟੂ ਏ.ਡੀ.ਐਮ, ਸਟੈਨੇ ਟੂ ਏ.ਸੀ(ਜ), ਸਟੈਨੇ ਟੂ ਏ.ਸੀ(ਸਿ)


ਵ. ਜਿਲ੍ਹਾ ਮੈਜਿਸਟਰੇਟ
ਜਲੰਧਰ।